

ਆਸਾ ਇਕਤੁਕੇ ੪ ॥

Aasaa, 4 Ik-Tukas:

ਸਰਪਨੀ ਤੇ ਉਪਰਿ ਨਹੀ ਬਲੀਆ ॥

No one is more powerful than the she-serpent Maya,

ਜਿਨਿ ਬ੍ਰਹਮਾ ਬਿਸਨੁ ਮਹਾਦੇਉ ਛਲੀਆ ॥੧॥

who deceived even Brahma, Vishnu and Shiva. ||1||

ਮਾਰੁ ਮਾਰੁ ਸ੍ਰਪਨੀ ਨਿਰਮਲ ਜਲਿ ਪੈਠੀ ॥

Having bitten and struck them down, she now sits in the immaculate waters.

ਜਿਨਿ ਤ੍ਰਿਭਵਣੁ ਡਸੀਅਲੇ ਗੁਰ ਪ੍ਰਸਾਦਿ ਡੀਠੀ ॥੧॥ ਰਹਾਉ ॥

By Guru's Grace, I have seen her, who has bitten the three worlds.

||1||Pause||

ਸ੍ਰਪਨੀ ਸ੍ਰਪਨੀ ਕਿਆ ਕਹਹੁ ਭਾਈ ॥

O Siblings of Destiny, why is she called a she-serpent?

ਜਿਨਿ ਸਾਚੁ ਪਛਾਨਿਆ ਤਿਨਿ ਸ੍ਰਪਨੀ ਖਾਈ ॥੨॥

One who realizes the True Lord, devours the she-serpent. ||2||

ਸ੍ਰਪਨੀ ਤੇ ਆਨ ਛੂਛ ਨਹੀ ਅਵਰਾ ॥

No one else is more frivolous than this she-serpent.

ਸ੍ਰਪਨੀ ਜੀਤੀ ਕਹਾ ਕਰੈ ਜਮਰਾ ॥੩॥

When the she-serpent is overcome, what can the Messengers of the King of Death do? ||3||

ਇਹ ਸ੍ਰਪਨੀ ਤਾ ਕੀ ਕੀਤੀ ਹੋਈ ॥

This she-serpent is created by Him.

ਬਲੁ ਅਬਲੁ ਕਿਆ ਇਸ ਤੇ ਹੋਈ ॥੪॥

What power or weakness does she have by herself? ||4||

ਇਹ ਬਸਤੀ ਤਾ ਬਸਤ ਸਰੀਰਾ ॥

If she abides with the mortal, then his soul abides in his body.

ਗੁਰ ਪ੍ਰਸਾਦਿ ਸਹਜਿ ਤਰੇ ਕਬੀਰਾ ॥੫॥੬॥੧੯॥

By Guru's Grace, Kabeer has easily crossed over. ||5||6||19||